

ਬਿਲਾਵਲੁ ॥

Bilaaval:

ਜਿਹ ਕੁਲ ਸਾਧੁ ਬੈਸਨੇ ਹੋਇ ॥

That family, into which a holy person is born,

ਬਰਨ ਅਬਰਨ ਰੰਗੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥

whether of high or low social class, whether rich or poor, shall have its pure fragrance spread all over the world. ||1||Pause||

ਬ੍ਰਹਮਨ ਬੈਸ ਸੂਦ ਅਰੁ ਖਜਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥

Whether he is a Brahmin, a Vaishya, a Soodra, or a Kh'shaatriya; whether he is a poet, an outcaste, or a filthy-minded person,

ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੇਇ ॥੧॥

he becomes pure, by meditating on the Lord God. He saves himself, and the families of both his parents. ||1||

ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੇਇ ॥

Blessed is that village, and blessed is the place of his birth; blessed is his pure family, throughout all the worlds.

ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥

One who drinks in the sublime essence abandons other tastes; intoxicated with this divine essence, he discards sin and corruption. ||2||

ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥

Among the religious scholars, warriors and kings, there is no other equal to the Lord's devotee.

ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥

As the leaves of the water lily float free in the water, says Ravi Daas, so is their life in the world. ||3||2||